

12/23/07

Translation courtesy of:



<http://www.sikhithemax.com>

This Shabad is by Guru Arjan Dev Ji in Raag Gauree on Pannaa 286

ਮਨ ਮੇਰੇ ਤਿਨ ਕੀ ਓਟ ਲੇਹਿ ॥

man ma**aerae** thin ke**e** outt la**ehi** ||
O my mind, seek their protection;

ਮਨੁ ਤਨੁ ਅਪਨਾ ਤਿਨ ਜਨ ਦੇਹਿ ॥

man than apan**aa** thin jan dh**ae**hi ||
give your mind and body to those humble beings.

ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥

jin jan apan**aa** prabh**oo** pashh**aa**thaa ||
Those humble beings who recognizes God

ਸੋ ਜਨੁ ਸਰਬ ਥੋਕ ਕਾ ਦਾਤਾ ॥

so jan sarab th**h**ok k**aa** dh**aa**thaa ||
are the givers of all things.

ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥

this ke**e** saran sarab su**kh** pa**aa**vehi ||
In His Sanctuary, all comforts are obtained.

ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥

this k**ai** dharas sabh pa**ap** mit**ta**avehi ||
By the Blessing of His Darshan, all sins are erased.

ਅਵਰ ਸਿਆਨਪ ਸਗਲੀ ਛਾਡੁ ॥

avar si**aa**nap sagal**ee** shh**aa**dd ||
So renounce all other clever devices,

ਤਿਸੁ ਜਨ ਕੀ ਤੂ ਸੇਵਾ ਲਾਗੁ ॥

this jan ke**e** th**oo** sa**evaa** la**ag** ||
and enjoy yourself to the service of those servants.

ਆਵਨੁ ਜਾਨੁ ਨ ਹੋਵੀ ਤੇਰਾ ॥

aavan jaan n hovee thaeraa ||
Your comings and goings shall be ended.

ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

naanak this jan kae poojahu sadh pairaa ||8||17||
O Nanak, worship the feet of God's humble servants forever. ||8||17||

This Shabad is by Bhagat Kabeer Ji in Raag Maaroo on Pannaa 1105

ਸਲੋਕ ਕਬੀਰ ॥

salok kabeer ||
Salok, Kabeer:

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥

gagan dhamamaa baajiou pariou neesaanai ghao ||
The battle-drum beats in the sky of the mind; aim is taken, and the wound is inflicted.

ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥

khæth j maan(n)ddiou sooramaa ab joojhan ko dhao ||1||
The spiritual warriors enter the field of battle; now is the time to fight! ||1||

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥

sooraa so pehichaaneeai j larai dheen kae hæth ||
He alone is known as a spiritual hero, who fights in defense of religion.

ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

purajaa purajaa katt marai kabehoo n shhaaddai khæth ||2||2||
He may be cut apart, piece by piece, but he never leaves the field of battle. ||2||2||

This Shabad is by Bhagat Kabeer Ji in Raag Raamkalee on Pannaa 969

ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥

dhaagae hohi s ran meh joojhehi bin dhaagae bhag jaaee ||
Those who are branded with Your brand fight bravely in battle; those without Your brand run away.

ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥

saadhhoohoe s bhagath pashhaanai har lae khajaanai paee ||3||
One who becomes a Holy person, appreciates the value of devotional worship to the Lord. The Lord places him in His treasury. ||3||

This Shabad is by Bhagat Kabeer Ji in Raag Gauree on Pannaa 338

ਗਉੜੀ ੧੨ ॥

gaurree 12 ||
Gauree 12:

ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥

man **rae** shh**aa**ddah**u** bharam pragatt **hoe** **naa**chah**u** **eiaa** **maa**e**iaa** **kae** dd**aa**(**n**)dd**ae** ||
O people, O victims of this Maya, abandon your doubts and dance out in the open.

ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥

soor k sanam**ukh** ran th**ae** ddarap**ai** sath**ee** k **saa**(**n**)**chai** bh**aa**(**n**)dd**ae** ||1||
What sort of a hero is one who is afraid to face the battle? What sort of satee is she who, when her time comes, starts collecting her pots and pans? ||1||

ਡਗਮਗ ਛਾਡਿ ਰੇ ਮਨ ਬਉਰਾ ॥

ddagamag shh**aa**dd **rae** man bou**raa** ||
Stop your wavering, O crazy people!

ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥

ab tho jar**ae** mar**ae** sidhh p**aa**ee**ai** leen**o** ha**ath**h sa(n)dh**houra**a ||1|| reh**aa**o ||
Now that you have taken up the challenge of death, let yourself burn and die, and attain perfection. ||1||Pause||

ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥

kaam krodhh **maa**e**iaa** **kae** leen**ae** **eiaa** bidhh jagath big**oo**th**aa** ||
The world is engrossed in sexual desire, anger and Maya; in this way it is plundered and ruined.

ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਉਚ ਤੇ ਉਚਾ ॥੨॥੨॥੧੭॥੬੮॥

keh**i** kab**eer** **raajaa** **raam** n shh**o**ddo sagal **oo**ch th**ae** **oo**ch**aa** ||2||2||17||68||
Says Kabeer, do not forsake the Lord, your Sovereign King, the Highest of the High. ||2||2||17||68||

This Shabad is by Guru Arjan Dev Ji in Raag Gauree on Pannaa 268

ਤੂ ਠਾਕੁਰੁ ਤੁਮ ਪਹਿ ਅਰਦਾਸਿ ॥

th**oo** t(h)**aa**kur th**um** peh**i** aradh**aa**s ||
You are our Lord and Master; to You, I offer this prayer.

ਜੀਉ ਪਿੰਡੁ ਸਭੁ ਤੇਰੀ ਰਾਸਿ ॥

j**eeo** pi(n)dd sabh th**ae**ree **raas** ||
This body and soul are all Your property.

ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥

th**um** **maa**th pith**aa** ham **baar**ik th**ae**rae ||
You are our mother and father; we are Your children.

ਤੁਮਰੀ ਕ੍ਰਿਪਾ ਮਹਿ ਸੁਖ ਘਨੇਰੇ ॥

th**um**are**ee** kirap**aa** meh**i** **sookh** ghan**ae**rae ||
In Your Grace, there are so many joys!

ਕੋਇ ਨ ਜਾਨੈ ਤੁਮਰਾ ਅੰਤੁ ॥

koe n jaanai thumaraa a(n)th ||
No one knows Your limits.

ਉਚੇ ਤੇ ਉਚਾ ਭਗਵੰਤ ॥

oochae thae oochaa bhagava(n)th ||
O Highest of the High, Most Generous God,

ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥

sagal samagree thumarai sootr dhhaaree ||
the whole creation is strung on Your thread.

ਤੁਮ ਤੇ ਹੋਇ ਸੁ ਆਗਿਆਕਾਰੀ ॥

thum thae hoe s aagiaakaaree ||
That which has come from You is under Your Command.

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥

thumar ee gath mith thum hee jaanee ||
You alone know Your state and extent.

ਨਾਨਕ ਦਾਸ ਸਦਾ ਕੁਰਬਾਨੀ ॥੮॥੪॥

naanak dhhaas sadhaa kurabaanee ||8||4||
Nanak, Your slave, is forever a sacrifice. ||8||4||

This Shabad is by Guru Raam Daas Ji in Raag Saarang on Pannaa 1201

ਸਾਰਗ ਮਹਲਾ ੪ ॥

saarag mehalaa 4 ||
Saarang, Fourth Mehla:

ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥

jap man maadhho madhusoodhano har sreera(n)go paramaesaro sath paramaesaro prabh
a(n)tharajaamee ||
O my mind, meditate on the Lord, the Lord of Wealth, the Source of Nectar, the Supreme Lord
God, the True Transcendent Being, God, the Inner-knower, the Searcher of hearts.

ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਉ ॥੧॥ ਰਹਾਉ ॥

sabh dhookhan ko ha(n)thaa sabh sookhan ko dhaaathaa har preetham gun gaa ||1||
rehaa ||
He is the Destroyer of all suffering, the Giver of all peace; sing the Praises of my Beloved Lord
God. ||1||Pause||

ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ
ਕੋ ਚਾਉ ॥

har ghatt ghatae ghatt basathaa har jal thhalae har basathaa har thhaan thhaana(n)thar
basathaa mai har dhakhan ko chaa ||

The Lord dwells in the home of each and every heart. The Lord dwells in the water, and the Lord dwells on the land. The Lord dwells in the spaces and interspaces. I have such a great longing to see the Lord.

ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥

koee aavai sa(n)tho har kaa jan sa(n)tho maeraa preetham jan sa(n)tho mohi maarag dhikhalaavai ||

If only some Saint, some humble Saint of the Lord, my Holy Beloved, would come, to show me the way.

ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਉ ॥੧॥

this jan kae ho mal mal dhhoavaa paa ||1||

I would wash and massage the feet of that humble being. ||1||

ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥

har jan ko har miliaa har saradhhaa thae miliaa guramukh har miliaa ||

The Lord's humble servant meets the Lord, through his faith in the Lord; meeting the Lord, he becomes Gurmukh.

ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਉ ॥

maerai man than aana(n)dh bheae mai dhaeakhiaa har raao ||

My mind and body are in ecstasy; I have seen my Sovereign Lord King.

ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥

jan naanak ko kirapaa bhee har kee kirapaa bhee jagadheesur kirapaa bhee ||

Servant Nanak has been blessed with Grace, blessed with the Lord's Grace, blessed with the Grace of the Lord of the Universe.

ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਉ ॥੨॥੩॥੧੦॥

mai anadhino sadh sadh sadhaa har japiaa har naao ||2||3||10||

I meditate on the Lord, the Name of the Lord, night and day, forever, forever and ever. ||2||3||10||

This Shabad is by Guru Arjan Dev Ji in Raag Bihaagraa on Pannaa 546

ਬਿਹਾਗੜਾ ਮਹਲਾ ੫ ਛੰਤ ॥

bihaaagarraa mehalaa 5 shha(n)th ||

Bihaagraa, Fifth Mehla, Chhant:

ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥

an kaaee raatharriaa vaatt dhuhalee raam ||

Why are you imbued with the love of another? That path is very dangerous.

ਪਾਪ ਕਮਾਵਦਿਆ ਤੇਰਾ ਕੋਇ ਨ ਬੋਲੀ ਰਾਮ ॥

paap kamaavadhiaa theraa koe n baelee raam ||

O sinner, no one is your friend.

ਕੋਏ ਨ ਬੋਲੀ ਹੋਇ ਤੇਰਾ ਸਦਾ ਪਛੋਤਾਵਹੇ ॥

koeae n baelee hoe thaeraa sadhaa pashhothaavehae ||
No one shall be your friend, and you shall forever regret your actions.

ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥

gun gupaal n japehi rasanaa fir kadhahu sae dhiih aavehae ||
You have not chanted with your tongue the Praises of the Sustainer of the World; when will these days come again?

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥

tharavar vishhu(n)nae neh paath jurraethae jam mag goun eikaelee ||
The leaf, separated from the branch, shall not be joined with it again; all alone, it falls on its way to death.

ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

binava(n)th naanak bin naam har kae sadhaa firath dhuhaelee ||1||
Prays Nanak, without the Lord's Name, the soul wanders, forever suffering. ||1||

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥

thoo(n) valava(n)ch look karehi sabh jaanai jaanee raam ||
You are practicing deception secretly, but the Lord, the Knower, knows all.

ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥

laekhaa dharam bhaeiaa thil peerrae ghaanee raam ||
When the Righteous Judge of Dharma reads your account, you shall be squeezed like a sesame seed in the oil-press.

ਕਿਰਤ ਕਮਾਏ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥

kirath kamaaae dhukh sahu paraanee anik jon bhramaaiaa ||
For the actions you committed, you shall suffer the penalty; you shall be consigned to countless reincarnations.

ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥

mehaa mohanee sa(n)g raathaa rathan janam gavaaiaa ||
Imbued with the love of Maya, the great enticer, you shall lose the jewel of this human life.

ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥

eikas har kae naam baajhahu aan kaaj siaanee ||
Except for the One Name of the Lord, you are clever in everything else.

ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

binava(n)th naanak laekh likhiaa bharam mohi lubhaanee ||2||
Prays Nanak, those who have such pre-ordained destiny are attracted to doubt and emotional attachment. ||2||

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥

beech n ko karae akirathaghan vishhurrae paeiaa ||
No one advocates for the ungrateful person, who is separated from the Lord.

ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥

aaae khar**ae** kat(h)**in** jamaka(n)kar pakarr lae**iaa** ||
The hard-hearted Messenger of Death comes and seizes him.

ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥

pakarr**ae** chal**aae****iaa** apan**aa** kam**aae****iaa** meh**aa** mohane**ee** raath**iaa** ||
He seizes him, and leads him away, to pay for his evil deeds; he was imbued with Maya, the great enticer.

ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ ਗਲਿ ਲਾਤਿਆ ॥

g**un** gov**i**(n)dh g**uram**u**kh** n jap**iaa** thapath thha(n)mh gal **laath****iaa** ||
He was not Gurmukh - he did not chant the Glorious Praises of the Lord of the Universe; and now, the hot irons are put to his chest.

ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥

kaam krodh h aha(n)k**aar** moot(h)**aa** khoe g**iaa**n pashh**utha****apiaa** ||
He is ruined by sexual desire, anger and egotism; deprived of spiritual wisdom, he comes to regret.

ਬਿਨਵੰਤ ਨਾਨਕ ਸੰਜੋਗਿ ਭੁਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

bi**na**v(n)th **naa**nak sa(n)j**og** bh**ool****aa** har j**aa**p rasan n j**aa**p**iaa** ||3||
Prays Nanak, by his cursed destiny he has gone astray; with his tongue, he does not chant the Name of the Lord. ||3||

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

th**uj**h bi**n** ko **naa**hee prabh **raa**khaneh**aa****raa** **raam** ||
Without You, God, no one is our savior.

ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥

path**i**th **ou**dhh**aa**ran har bi**ra**d h th**u****ma****araa** **raam** ||
It is Your Nature, Lord, to save the sinners.

ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥

path**i**th **ou**dhh**aa**ran saran **sua****amee** kirap**aa** ni**dh**h dh**ae****iaa****laa** ||
O Savior of sinners, I have entered Your Sanctuary, O Lord and Master, Compassionate Ocean of Mercy.

ਅੰਧ ਕ੍ਰੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥

a(n)dh h **k****oop** th**ae** **ou**dhh**ar** karath**ae** sagal ghatt prath**i****pa****alaa** ||
Please, rescue me from the deep, dark pit, O Creator, Cherisher of all hearts.

ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥

saran th**ae****ree** katt meh**aa** **bae****ree** **eik** **naa**m dh**ae****hi** adh**ha****araa** ||
I seek Your Sanctuary; please, cut away these heavy bonds, and give me the Support of the One Name.

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

binava(n)th naanak kar dh~~ae~~ ~~ra~~akhahu gobi(n)dh dheen dh~~ae~~iaaraa ||4||
Prays Nanak, please, give me Your Hand and save me, O Lord of the Universe, Merciful to the meek. ||4||

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥

so dhin safal gan~~ia~~ har prabh~~oo~~ mil~~aa~~e~~ia~~a raam ||
That day is judged to be fruitful, when I merged with my Lord.

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥

sabh suk~~h~~ paragatt~~ia~~a dh~~u~~kh dh~~oo~~r para~~aa~~e~~ia~~a raam ||
Total happiness was revealed, and pain was taken far away.

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥

suk~~h~~ sehaj anadh bin~~o~~d~~h~~ sadh hee gun gup~~aa~~al nith ga~~aa~~eeai ||
Peace, tranquility, joy and eternal happiness come from constantly singing the Glorious Praises of the Sustainer of the World.

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥

bhaj saadh~~h~~asa(n)ga~~e~~ mil~~aa~~e ra(n)ga~~e~~ bah~~ur~~r jon n dh~~h~~aa~~ee~~ai ||
Joining the Saadh Sangat, the Company of the Holy, I lovingly remember the Lord; I shall not wander again in reincarnation.

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥

gehi ka(n)t(h) la~~aa~~ee sehaj sub~~h~~aa~~ee~~ae aadh a(n)ku~~r~~ aa~~e~~iaa ||
He has naturally hugged me close in His Loving Embrace, and the seed of my primal destiny has sprouted.

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

binava(n)th naanak aap mil~~ia~~a bah~~ur~~r katheh~~oo~~ n ja~~aa~~e~~ia~~a ||5||4||7||
Prays Nanak, He Himself has met me, and He shall never again leave me. ||5||4||7||

This Shabad is by Guru Nanak Dev Ji in Raag Malaar on Pannaa 1257

ਮਲਾਰ ਮਹਲਾ ੧ ॥

mal~~aa~~r mehal~~aa~~ 1 ||
Malaar, First Mehla:

ਬਾਗੇ ਕਾਪੜ ਬੋਲੈ ਬੈਣ ॥

ba~~aa~~gae kaaparr bolai bai~~n~~ ||
You wear white clothes, and speak sweet words.

ਲੰਮਾ ਨਕੁ ਕਾਲੇ ਤੇਰੇ ਨੈਣ ॥

la(n)m~~aa~~ nak ka~~aa~~lae tha~~ee~~rae nai~~n~~ ||
Your nose is sharp, and your eyes are black.

ਕਬਹੂੰ ਸਾਹਿਬੁ ਦੇਖਿਆ ਭੈਣ ॥੧॥

kabeh~~oo~~(n) sa~~aa~~hib dh~~aa~~ekh~~ia~~a bh~~ai~~n ||1||

Have you ever seen your Lord and Master, O sister? ||1||

ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥

oodd^{aa(n)} oodd charr^{aa(n)} asam^{aan} || sa^{ahib} sa(n)mrithh th^{aerai} th^{aan} ||

O my All-powerful Lord and Master, by Your power, I fly and soar, and ascend to the heavens.

ਜਲਿ ਥਲਿ ਡੂੰਗਰਿ ਦੇਖਾਂ ਤੀਰ ॥

jal thhal dd^{oo(n)}gar dh^{aekhaa(n)} th^{eer} ||

I see Him in the water, on the land, in the mountains, on the river-banks,

ਥਾਨ ਥਨੰਤਰਿ ਸਾਹਿਬੁ ਬੀਰ ॥੨॥

th^{haan} thhana(n)thar sa^{ahib} b^{eer} ||2||

in all places and interspaces, O brother. ||2||

ਜਿਨਿ ਤਨੁ ਸਾਜਿ ਦੀਏ ਨਾਲਿ ਖੰਡ ॥

jin than sa^{aj} dh^{eeae} na^{al} kha(n)bh ||

He fashioned the body, and gave it wings;

ਅਤਿ ਤ੍ਰਿਸਨਾ ਉਡਣੈ ਕੀ ਡੰਡ ॥

ath thr^{isan}aa ouddan^{ai} k^{ee} dda(n)jh ||

He gave it great thirst and desire to fly.

ਨਦਰਿ ਕਰੇ ਤਾਂ ਬੰਧਾਂ ਧੀਰ ॥

nadhar kar^{ae} th^{aa(n)} ba(n)dhh^{aa(n)} dh^{heer} ||

When He bestows His Glance of Grace, I am comforted and consoled.

ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥

ji^o va^{ekhaalae} th^{io} va^{ekhaa(n)} b^{eer} ||3||

As He makes me see, so do I see, O brother. ||3||

ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਡ ॥

n e^{ihu} than ja^{aeigaa} n ja^{ahigae} kha(n)bh ||

Neither this body, nor its wings, shall go to the world hereafter.

ਪਉਣੈ ਪਾਣੀ ਅਗਨੀ ਕਾ ਸਨਬੰਧ ॥

po^{unai} pa^{anee} agan^{ee} k^{aa} sanaba(n)dhh ||

It is a fusion of air, water and fire.

ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥

na^{anak} karam ho^{vai} jape^{eeai} kar gu^r p^{eer} ||

O Nanak, if it is in the mortal's karma, then he meditates on the Lord, with the Guru as his Spiritual Teacher.

ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥

sach sama^{avai} ea^{ehu} sare^{er} ||4||4||9||

This body is absorbed in the Truth. ||4||4||9||

This Shabad is by Guru Arjan Dev Ji in Raag Bilaaval on Pannaa 828

ਬਿਲਾਵਲੁ ਮਹਲਾ ੫ ॥

bilaaval mehalaa 5 ||
Bilaaval, Fifth Mehla:

ਐਸੀ ਕਿਰਪਾ ਮੋਹਿ ਕਰਹੁ ॥

aisee kirapaa mohi karahu ||
Bless me with such mercy, Lord,

ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥

sa(n)theh charan hamaroo maathhaa nain dharas than dhhoor parahu ||1|| rehaao ||
that my forehead may touch the feet of the Saints, and my eyes may behold the Blessed Vision of their Darshan, and my body may fall at the dust of their feet. ||1||Pause||

ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥

gur ko sabadh maerai heerai baasai har naamaa man sa(n)g dhharahu ||
May the Word of the Guru's Shabad abide within my heart, and the Lord's Name be enshrined within my mind.

ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥

thasakar pa(n)ch nivaarahu t(h)aakur sagalo bharamaa hom jarahu ||1||
Drive out the five thieves, O my Lord and Master, and let my doubts all burn like incense. ||1||

ਜੋ ਤੁਮੁ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥

jo thumh karahu soee bhal maanai bhaavan dhubidhhaa dhoor ttrahu ||
Whatever You do, I accept as good; I have driven out the sense of duality.

ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥

naanak kae prabh thum hee dhaaathae sa(n)thasa(n)g lae mohi oudhharahu ||2||3||119||
You are Nanak's God, the Great Giver; in the Congregation of the Saints, emancipate me.
||2||3||119||

This Shabad is by Bhagat Ravi Daas Ji in Raag Dhanaasree on Pannaa 694

ਧਨਾਸਰੀ ਭਗਤ ਰਵਿਦਾਸ ਜੀ ਕੀ

dhanaasaree bhagath ravidhaas jee kee
Dhanaasaree, devotee Ravi Daas Jee:

ੴ ਸਤਿਗੁਰ ਪ੍ਰਸਾਦਿ ॥

ik oa(n)kaar sathigur prasadh ||
One Universal Creator God. By The Grace Of The True Guru:

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ham sar dheen dhaeiaal n thum sar ab patheeaar kiaan keejai ||
There is none as forlorn as I am, and none as Compassionate as You; what need is there to test us now?

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

bachan**ee** th**or** m**or** man **maanai** jan ko p**ooran** dh**eejai** ||1||
May my mind surrender to Your Word; please, bless Your humble servant with this perfection.
||1||

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ho bal bal j**aa**o ram**eeaa** ka**aran**ae ||
I am a sacrifice, a sacrifice to the Lord.

ਕਾਰਨ ਕਵਨ ਅਬੋਲ ॥ ਰਹਾਉ ॥

ka**aran** kavan ab**ol** || reh**aa**o ||
O Lord, why are You silent? ||Pause||

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥

bah**u**th janam bishh**ur**ae th**h**ae ma**adh**ho ei**hu** janam th**umh**aa**rae** laek**hae** ||
For so many incarnations, I have been separated from You, Lord; I dedicate this life to You.

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

kehi rav**id**ha**as** a**as** lag j**ee**vo ch**ir** bh**ae**iou dharasan dh**ae**k**hae** ||2||1||
Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

This Shabad is by Guru Amar Daas Ji in Raag Raamkalee on Pannaa 917

ਰਾਮਕਲੀ ਮਹਲਾ ੩ ਅਨੰਦੁ

ra**am**akal**ee** mehal**aa** 3 ana(n)dh**u**
Raamkalee, Third Mehla, Anand ~ The Song Of Bliss:

ੴ ਸਤਿਗੁਰ ਪ੍ਰਸਾਦਿ ॥

ik oa(n)kaar sath**ig**ur pras**aa**dh ||
One Continuous God, Eternal, True, Divine Enlightener, Merciful, Guru's Grace.

ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ ॥

ana(n)dh bh**ae**ia**aa** ma**ere**e ma**ae**ae sath**ig**uroo ma**i** p**aa**eia**aa** ||
I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

sath**ig**ur th **pa**aeia**aa** sehaj sa**eth**ee man vaj**ee**aa va**adh**ha**ae**ee**aa** ||
I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

ra**ag** rathan parav**aa**r par**ee**aa sabadh ga**avan** a**ae**ee**aa** ||
The jewelled melodies and their related celestial harmonies have come to sing the Shabad, the Guru's Word.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabadh^o th gaavahu haree kaeraa man jinee vasa^{aa}eiaa ||
The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

keh^{ai} naanak ana(n)dh ho^{aa} sathiguroo mai pa^{aa}eiaa ||1||
Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

e^{ae} man ma^{eriaa} thoo sadh^{aa} rah^u har na^{alae} ||
O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

har na^{al} rah^u thoo ma(n)n ma^{erae} dhoo^{kh} sabh vi^{saar}anaa ||
Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

a(n)g^{ee}kaar ouhu kara^e tha^{eraa} ka^{ar}aj sabh sa^{vaar}anaa ||
He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhan^{aa} gal^{aa} samarathh sua^{amee} so kio manahu vi^{saar}ae ||
Our Lord and Master is All-capable to do all things, so why forget Him from your mind?

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

keh^{ai} naanak ma(n)n ma^{erae} sadh^{aa} rah^u har na^{alae} ||2||
Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

sa^{achae} sa^{ahibaa} kiaa na^{ahee} ghar tha^{erai} ||
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar th tha^{erai} sabh kishh haⁱ jis dha^{ehi} s pa^{aveae} ||
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadh^{aa} si^{fath} sala^{ah} tha^{eree} na^{am} man va^{saaveae} ||
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

na^{am} jin kai man va^{siaa} va^{ajae} sabadh gha^{naerae} ||
The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

keh^{ai} naanak sach^{ae} sa^{ahib} kiaa na^{ahee} ghar tha^{erai} ||3||

Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

saachaa naam maeraa adhhaaro ||
The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

saach naam adhhaar maeraa jin bhukhaa sabh gavaaeeaa ||
The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar saa(n)th sukh man aae vasiaa jin eishhaa sabh pujaaeeaa ||
It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadhaa kurbaan keethaa guroo vittahu jis dheea aehi vaddiaaeeaa ||
I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

keh ai naanak sunahu sa(n)thahu sabadh dhharahu piaaro ||
Says Nanak, listen, O devotees; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

saachaa naam maeraa adhhaaro ||4||
The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

vaajae pa(n)ch sabadh thith ghar sabhaagai ||
The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ghar sabhaagai sabadh vaajae kalaa jith ghar dhhaaeeaa ||
In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

pa(n)ch dhooth thudhh vas keethae kaal ka(n)ttak maariaa ||
Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

dhhur karam paaeiaa thudhh jin ko s naam har kai laagae ||
Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

keh ai naanak theh sukh hoaa thith ghar anehadh vaajae ||5||
Says Nanak, they are at peace, and the unstruck sound current vibrates within their homes. ||5||

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

anadh sunahu vaddabhaageeho sagal manorathh poorae ||
Listen to the song of bliss, O most fortunate ones; all your longings shall be fulfilled.

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥

paarabreham prabh paaeiaa outharae sagal visoorae ||
I have obtained the Supreme Lord God, and all sorrows have been forgotten.

ਦੁਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥

dhookh rog sa(n)thap outharae unee sachee baanee ||
Pain, illness and suffering have departed, listening to the True Bani.

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

sa(n)th saajan bhae sarasae poorae gur thae jaanee ||
The devotees and their friends are in ecstasy, knowing the Perfect Guru.

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

sunathae uneeeth kehathae pavith sathigur rehiaa bharapoorae ||
Pure are the listeners, and pure are the speakers; the True Guru is all-pervading and permeating.

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

binava(n)th naanak gur charan laagae vaajae ane hadh thoorae ||40||1||
Prays Nanak, touching the Guru's Feet, the unstruck sound current of the celestial bugles vibrates and resounds. ||40||1||

This Shabad is by Guru Nanak Dev Ji in Jap on Pannaa 8

ਸਲੋਕੁ ॥

salok ||
Salok:

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

pavan guroo paanee pithaa maathaa dhharath mehath ||
The Divine Word spoken, is the Guru; In this Great Divine School, water is the father, and the planet earth is the great mother of all.

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

dhivas raath dhue dhaaee dhaaeiaa khaelai sagal jagath ||
Day and night are the two care providers, under whose supervision all the world plays.

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

cha(n)giaaeaaa buriaaeaaa vaachai dharam hadhoo ||
The good and bad deeds of all worldly beings are continuously discussed in the presence of the Righteous Judge.

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

karam**ee** aapo aapan**ee** kae naerrai kae dhoor ||

According to their own actions, some are drawn closer, and some are driven farther away from their Ultimate Goal - God.

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

jinee naam dh**iaa**eiaa ge**ae** masakath gh**aal** ||

Those who perform devotional worship of Naam during their lifetimes, proceed on, having strived successfully in their mission.

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

naanak th**ae** mukh oujal**ae** ka**ethee** shh**uttee** naal ||1||

O Nanak, their faces are radiant in the Court of the Lord; and many, inspired by their actions, are saved along with them! ||1||